

ਸਾਰਗ ਮਹਲਾ ੫ ॥

Saarang, Fifth Mehl:

ਤ੍ਰਿਸਨਾ ਚਲਤ ਬਹੁ ਪਰਕਾਰਿ ॥

Desire plays itself out in so many ways.

ਪੂਰਨ ਹੋਤ ਨ ਕਤਹੁ ਬਾਤਹਿ ਅੰਤਿ ਪਰਤੀ ਹਾਰਿ ॥੧॥ ਰਹਾਉ ॥

But it is not fulfilled at all, and in the end, it dies, exhausted. ||1||Pause||

ਸਾਂਤਿ ਸੂਖ ਨ ਸਹਜੁ ਉਪਜੈ ਇਹੈ ਇਸੁ ਬਿਉਹਾਰਿ ॥

It does not produce tranquility, peace and poise; this is the way it works.

ਆਪ ਪਰ ਕਾ ਕਛੁ ਨ ਜਾਨੈ ਕਾਮ ਕ੍ਰੋਧਹਿ ਜਾਰਿ ॥੧॥

He does not know what belongs to him, and to others. He burns in sexual desire and anger. ||1||

ਸੰਸਾਰ ਸਾਗਰੁ ਦੁਖਿ ਬਿਆਪਿਓ ਦਾਸ ਲੇਵਹੁ ਤਾਰਿ ॥

The world is enveloped by an ocean of pain; O Lord, please save Your slave!

ਚਰਨ ਕਮਲ ਸਰਣਾਇ ਨਾਨਕ ਸਦ ਸਦਾ ਬਲਿਹਾਰਿ ॥੨॥੮੪॥੧੦੭॥

Nanak seeks the Sanctuary of Your Lotus Feet; Nanak is forever and ever a sacrifice. ||2||84||107||